

ਦੇਵਗੰਧਾਰੀ ੫ ॥

Dayv-Gandhaaree, Fifth Mehl:

ਚੰਚਲੁ ਸੁਪਨੈ ਹੀ ਉਰਝਾਇਓ ॥

His fickle mind is entangled in a dream.

ਇਤਨੀ ਨ ਬੂਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥੧॥ ਰਹਾਉ ॥

He does not even understand this much, that someday he shall have to depart; he has gone crazy with Maya. ||1||Pause||

ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥

He is engrossed in the delight of the flower's color; he strives only to indulge in corruption.

ਲੋਭ ਸੁਨੈ ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥੧॥

Hearing about greed, he feels happy in his mind, and he runs after it. ||1||

ਫਿਰਤ ਫਿਰਤ ਬਹੁਤੁ ਸ੍ਰਮੁ ਪਾਇਓ ਸੰਤ ਦੁਆਰੈ ਆਇਓ ॥

Wandering and roaming all around, I have endured great pain, but now, I have come to the door of the Saint.

ਕਰੀ ਕ੍ਰਿਪਾ ਪਾਰਬ੍ਰਹਮਿ ਸੁਆਮੀ ਨਾਨਕ ਲੀਓ ਸਮਾਇਓ ॥੨॥੧੫॥

Granting His Grace, the Supreme Lord Master has blended Nanak with Himself. ||2||15||